

ਸਾਰਗ ਮਹਲਾ ੫ ॥

Saarang, Fifth Mehl:

ਵੂਠਾ ਸਰਬ ਥਾਈ ਮੇਹੁ ॥

The rain has fallen everywhere.

ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥

Singing the Lord's Praises with ecstasy and bliss, the Perfect Lord is revealed.
||1||Pause||

ਚਾਰਿ ਕੁੰਟ ਦਹ ਦਿਸਿ ਜਲ ਨਿਧਿ ਉਨ ਥਾਉ ਨ ਕੇਹੁ ॥

On all four sides and in the ten directions, the Lord is an ocean. There is no place where He does not exist.

ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥

O Perfect Lord God, Ocean of Mercy, You bless all with the gift of the soul.
||1||

ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥

True, True, True is my Lord and Master; True is the Saadh Sangat, the Company of the Holy.

ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥

True are those humble beings, within whom faith wells up; O Nanak, they are not deluded by doubt. ||2||91||114||